

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧

Bilaaval, Fourth Mehl, Ashtapadees, Eleventh House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥

One who eliminates his self-centeredness, and eradicates his ego, night and day sings the songs of the Lord's Love.

ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥

The Gurmukh is inspired, his body is golden, and his light merges into the Light of the Fearless Lord. ||1||

ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥

I take the Support of the Name of the Lord, Har, Har.

ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥

I cannot live, for a moment, even for an instant, without the Name of the Lord; the Gurmukh reads the Sermon of the Lord, Har, Har. ||1||Pause||

ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥

In the one house of the body, there are ten gates; night and day, the five thieves break in.

ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥

They steal the entire wealth of one's Dharmic faith, but the blind, self-willed manmukh does not know it. ||2||

ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥

The fortress of the body is overflowing with gold and jewels; when it is awakened by spiritual wisdom, one enshrines love for the essence of reality.

ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥

The thieves and robbers hide out in the body; through the Word of the Guru's Shabad, they are arrested and locked up. ||3||

ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥

The Name of the Lord, Har, Har, is the boat, and the Word of the Guru's Shabad is the boatman, to carry us across.

ਜਸੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥

The Messenger of Death, the tax collector, does not even come close, and no thieves or robbers can plunder you. ||4||

ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥

I continuously sing the Glorious Praises of the Lord, day and night; singing the Lord's Praises, I cannot find His limits.

ਗੁਰਮੁਖਿ ਮਨੁਆ ਇਕਤੁ ਘਰਿ ਆਵੈ ਮਿਲਉ ਗੋਪਾਲ ਨੀਸਾਨੁ ਬਜਈਆ ॥੫॥

The mind of the Gurmukh returns to its own home; it meets the Lord of the Universe, to the beat of the celestial drum. ||5||

ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥

Gazing upon the Blessed Vision of His Darshan with my eyes, my mind is satisfied; with my ears, I listen to the Guru's Bani, and the Word of His Shabad.

ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥

Listening, listening, my soul is softened, delighted by His subtle essence, chanting the Name of the Lord of the Universe. ||6||

ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥

In the grip of the three qualities, they are engrossed in love and attachment to Maya; only as Gurmukh do they find the absolute quality, absorption in bliss.

ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥

With a single, impartial eye, look upon all alike, and see God pervading all. ||7||

ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥

The Light of the Lord's Name permeates all; the Gurmukh knows the unknowable.

ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥

O Nanak, the Lord has become merciful to the meek; through loving adoration, he merges in the Lord's Name. ||8||1||4||